

ਰਘੁਬੀਰ ਢੰਡ

(1934-1990)

ਲੇਖਕ ਬਾਰੇ :

ਰਘੁਬੀਰ ਢੰਡ ਦਾ ਜਨਮ 1 ਨਵੰਬਰ, 1934 ਈ: ਨੂੰ ਮਾਤਾ ਸ੍ਰੀ ਮਤੀ ਗੁਜਰੀ ਅਤੇ ਪਿਤਾ ਸ੍ਰੀ ਗੰਗਾ ਰਾਮ ਦੇ ਘਰ ਪਿੰਡ ਜੰਡਾਲੀ ਕਲਾਂ, ਜ਼ਿਲ੍ਹਾ ਸੰਗਰੂਰ ਵਿਖੇ ਹੋਇਆ। ਉਹਨਾਂ ਨੇ ਐੱਸ. ਏ. ਇਤਿਹਾਸ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਕੀਤੀ। ਫਿਰ ਵਿਦੇਸ਼ (ਇੰਗਲੈਂਡ) ਰਹਿੰਦਿਆਂ ਪ੍ਰੀ. ਐਚ. ਡੀ. ਦੀ ਡਿਗਰੀ ਪ੍ਰਾਪਤ ਕੀਤੀ।

ਇੰਗਲੈਂਡ ਦੀ ਖੁਸ਼ਗਲੀ ਪਿੱਛੇ ਜੋ ਦਰਦ ਅਤੇ ਵੇਦਨਾ ਉਹਨਾਂ ਨੇ ਮਹਿਸੂਸ ਕੀਤੀ, ਉਸ ਨੂੰ ਬੜੇ ਕਲਾਪੂਰਨ ਢੰਗ ਨਾਲ ਆਪਣੀਆਂ ਕਹਾਣੀਆਂ ਵਿੱਚ ਪੇਸ਼ ਕੀਤਾ ਹੈ। ਉਹਨਾਂ ਦੀਆਂ ਕਹਾਣੀਆਂ ਵਿੱਚ ਵਿਦੇਸ਼ ਦੇ ਪਰਿਪੇਖ ਵਿੱਚ ਵੱਖ-ਵੱਖ ਵਿਅਕਤੀਆਂ ਵਿਚਲੇ ਦੂਦ ਦੀ ਖੂਬਸੂਰਤ ਪੇਸ਼ਕਾਰੀ ਹੈ।

'ਬੋਲੀ ਧਰਤੀ', 'ਉਸ ਪਾਰ', 'ਕਾਇਆ ਕਲਪ', 'ਸਾਨੇ ਪੰਜਾਬ' ਆਦਿ ਉਹਨਾਂ ਦੇ ਕਹਾਣੀ-ਸੰਗ੍ਰਹਿ ਹਨ। ਭਾਸ਼ਾ ਵਿਭਾਗ ਪੰਜਾਬ ਵੱਲੋਂ 'ਉਸ ਪਾਰ' ਕਹਾਣੀ-ਸੰਗ੍ਰਹਿ 'ਤੇ ਉਹਨਾਂ ਨੂੰ ਪੁਰਸ਼ਕਿਤ ਕੀਤਾ ਗਿਆ।

ਹਥਲੀ ਪਾਠ-ਪੁਸਤਕ ਵਿੱਚ ਉਹਨਾਂ ਦੀ ਕਹਾਣੀ 'ਮੜ੍ਹੀਆਂ ਤੋਂ ਦੂਰ' ਸ਼ਾਮਲ ਕੀਤੀ ਗਈ ਹੈ।

ਕਹਾਣੀ ਬਾਰੇ :

ਰਘੁਬੀਰ ਢੰਡ ਦੀ ਕਹਾਣੀ 'ਮੜ੍ਹੀਆਂ ਤੋਂ ਦੂਰ' ਰੋਜ਼ੀ-ਰੋਟੀ ਕਮਾਉਣ ਦੇ ਚੱਕਰ ਵਿੱਚ ਇੰਗਲੈਂਡ ਜਾ ਵੱਸੇ ਪੰਜਾਬੀਆਂ ਦੀ ਵਿਥਿਆ ਨੂੰ ਬਿਆਨ ਕਰਦੀ ਹੈ। ਪਰਵਾਸੀ ਪੰਜਾਬੀ ਆਪਣੇ ਪੰਜਾਬ ਦੀ ਧਰਤੀ ਨਾਲੋਂ ਟੁੱਟ ਚੁੱਕੇ ਹਨ। ਉਹਨਾਂ ਦੇ ਉੱਥੇ ਜ਼ਿੰਮੇ-ਪਲੇ ਬੱਚਿਆਂ ਨੂੰ ਆਪਣੀ ਸੱਭਿਆਤਾ ਬਾਰੇ ਕੋਈ ਗਿਆਨ ਨਹੀਂ। ਪੈਸੇ ਕਮਾਉਣ ਦੀ ਦੌੜ ਵਿੱਚ ਉਹ ਇੰਨਾ ਜ਼ਿਆਦਾ ਗ੍ਰਸਤ ਹੋ ਚੁੱਕੇ ਹਨ ਕਿ ਉਹਨਾਂ ਕੋਲ ਵਿਹਲ ਨਾਂ ਦੀ ਕੋਈ ਚੀਜ਼ ਨਹੀਂ ਹੈ। ਇਸ ਪਦਾਰਥਿਕ ਦੌੜ ਵਿੱਚ ਇੱਕ ਸੰਵੇਦਨਸ਼ੀਲ ਵਿਅਕਤੀ ਇਕੱਲੇਪਣ ਦੇ ਸੰਤਾਪ ਨੂੰ ਬੁਰੀ ਤਰ੍ਹਾਂ ਭੋਗਦਾ ਹੈ। ਆਲੋ-ਦੁਆਲੇ ਏਨਾ ਸੁੱਖ-ਅਰਾਮ ਹੋਣ ਦੇ ਬਾਵਜੂਦ ਉਸ ਦੀ ਆਤਮਾ ਬੇਅਰਾਮ ਤੇ ਬੈਚੈਨ ਰਹਿੰਦੀ ਹੈ।

ਇਸ ਕਹਾਣੀ ਦੀ ਮੁੱਖ-ਪਾਤਰ ਮਾਸੀ, ਇੰਗਲੈਂਡ ਵੱਸਦੇ ਆਪਣੇ ਪੁੱਤਰ ਕੋਲ ਤਰਲ-ਮਿੰਨਤਾ ਕਰਕੇ ਆਉਂਦੀ ਹੈ। ਪਹਿਲਾਂ ਇੰਗਲੈਂਡ ਦਾ ਸੁੱਖ-ਅਰਾਮ ਮਾਸੀ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ ਪਰ ਕੁਝ ਸਮੇਂ ਬਾਅਦ ਹੀ ਮਾਸੀ ਘਬਰਾ ਜਾਂਦੀ ਹੈ, ਜਦੋਂ ਉਸ ਦੇ ਨੂੰਹ-ਪੁੱਤਰ ਕੋਲ ਉਸ ਨਾਲ ਗੱਲ ਕਰਨ ਦਾ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਦੋਵੇਂ ਕੰਮਾਂ-ਕਾਰਾਂ ਵਿੱਚ ਮਸਰੂਫ ਹੁੰਦੇ ਹਨ। ਉਸ ਦੇ ਪੋਤੇ-ਪੋਤੀਆਂ ਨੂੰ ਵੀ ਦਾਦੀ ਨਾਲ ਕੋਈ ਮੋਹ ਪਿਆਰ ਨਹੀਂ ਹੈ। ਇੰਝ ਮਾਸੀ ਅਜਿਹੇ ਵਾਤਾਵਰਨ ਵਿੱਚ ਘੋਰ ਉਦਾਸੀ ਦੇ ਖੂਹ ਵਿੱਚ ਡਿਗ ਜਾਂਦੀ ਹੈ। ਅੰਤ ਆਪਣੇ ਪੁੱਤਰ ਦੇ ਦੋਸਤ ਦੀਆਂ ਮਿੰਨਤਾ ਕਰਕੇ ਕਹਿੰਦੀ ਹੈ ਕਿ ਉਸ ਨੂੰ ਕਿਵੇਂ ਨਾ ਕਿਵੇਂ ਇੰਡੀਆ ਵਾਪਸ ਭਿਜਵਾ ਦੇਵੇ। ਉਹ ਇੰਗਲੈਂਡ ਬਾਰੇ ਕਹਿੰਦੀ ਹੈ, 'ਇਹ ਤਾਂ ਮੜ੍ਹੀਆਂ ਤੋਂ ਵੀ ਦੂਰ ਦੀ ਕੋਈ ਸ਼ੈਅ ਏ। ਮੜ੍ਹੀਆਂ ਵਿੱਚ ਤਾਂ ਫਿਰ ਵੀ ਚੜ੍ਹਦੀ ਧੁੱਪ ਅਂਦੀ ਏ, ਵਾ ਵਗਦੀ ਏ ਅਤੇ ਪੰਛੀ ਚਹਿਕਦੇ ਨੇ...।'

* * * * *

ਮੜੀਆਂ ਤੋਂ ਦੂਰ

- ਰਘੁਬੀਰ ਢੰਡ

ਹਾਲੀਂ ਮਸਾਂ ਨੌਂ ਵੱਜੇ ਹੋਣਗੇ ਕਿ ਟੈਲੀਫੂਨ ਦੀ ਪੰਥੀ ਵੱਜਣੀ ਸੁਰੂ ਹੋ ਗਈ। ਇੰਨੇ ਸਵਾਖਤੇ । ਹੌਲ ਜਿਹਾ ਪੈਣ ਲੱਗ ਪਿਆ। ਸੁੱਖ ਹੋਵੇ-ਪਤਨੀ, ਨੂੰਹ, ਪੁੱਤ, ਧੀ ਰਾਜੀ ਖੁਸ਼ੀ ਆਪਣੇ-ਆਪਣੇ ਕੰਮਾਂ 'ਤੇ ਪਹੁੰਚ ਗਏ ਹੋਣ। ਟੈਲੀਫੂਨ ਚੁੱਕਣ ਤੋਂ ਪਹਿਲਾਂ ਮੈਂ ਬੋਲ ਕੇ ਆਖਿਆ, ‘‘ਸੁੱਖ ਰੱਖੀਂ !’’ ... ਤੇ ਟੈਲੀਫੂਨ ਚੁੱਕਿਆ,

‘‘ਹੈਲੋ !’’

‘‘ਬੇਟਾ, ਮੈਂ ਮਾਸੀ ਆਂ। ਤੂੰ ਮੇਰੇ ਕੋਲ ਆ ਸਕਨੈਂ ?’’

‘‘ਕਿਉਂ ਨੀ ਮਾਸੀ ਜੀ ? ਤੁਸੀਂ ਹੁਕਮ ਕਰੋ ਤੇ ਮੈਂ ਨਾ ਆਵਾਂ। ਉਂਝ ਸੁੱਖ ਤਾਂ ਹੈ? ’’

‘‘ਫਿਕਰ ਵਾਲੀ ਗੱਲ 'ਤੇ ਕੋਈ ਨਹੀਂ ਬੇਟਾ। ਮੈਂ ਬਹੁਤ ਉਦਾਸ ਆਂ ।’’

‘‘ਬਸ ਹੁਣੇ ਆਇਆ।’’

ਆਖ ਮੈਂ ਟੈਲੀਫੂਨ ਰੱਖ ਦਿੱਤਾ। ਫਿਕਰ ਵਾਲੀ ਗੱਲ ਤਾਂ ਕੋਈ ਨਹੀਂ। ਇਹ ਗੱਲ ਮਾਸੀ ਤੂੰ ਖੂਬ ਕਹੀ। ਕੀ ਇੰਗਲੈਂਡ ਵਿੱਚ ਇਸ ਤੋਂ ਵੱਡੀ ਫਿਕਰ ਵਾਲੀ ਗੱਲ ਵੀ ਕੋਈ ਹੋ ਸਕਦੀ ਹੈ ਕਿ ਕੋਈ ਬੰਦਾ ਉਦਾਸ ਹੋਵੇ ? ਇਹ ਤਾਂ ਬਿਲਕੁਲ ਅਜਿਹੀ ਗੱਲ ਹੈ ਜਿਵੇਂ ਇੰਡੀਆ ਵਿੱਚ ਕੋਈ ਤੁਹਾਨੂੰ ਟੈਲੀਫੂਨ ਕਰੇ ਕਿ ਜੇ ਤੂੰ ਨਾ ਆਇਆ ਤਾਂ ਸਾਡੇ ਰੋਟੀ ਨਹੀਂ ਪੱਕਣੀ। ਇਹ ਵੱਖਰੀ ਗੱਲ ਹੈ ਕਿ ਜਿਸ ਨੂੰ ਰੋਟੀ ਦਾ ਸੰਸਾ ਹੋਵੇ, ਟੈਲੀਫੂਨ ਉਹਦੀ ਮਾਰ ਵਿੱਚ ਨਹੀਂ ਹੁੰਦਾ। ਰੋਟੀ ਨਾ ਪੱਕਣ ਨਾਲ ਸਰੀਰ ਮਰ ਜਾਂਦਾ ਹੈ ਤੇ ਉਦਾਸੀ ਨਾਲ ਰੂਹ ਤੜਫ਼-ਤੜਫ਼ ਮਰ ਜਾਂਦੀ ਹੈ।

ਮੈਂ ਤਿਆਰ ਹੁੰਦਾ ਅਤੇ ਤੁਰਿਆ ਜਾਂਦਾ ਮਾਸੀ ਦੀ ਉਦਾਸੀ ਦੀ ਕਲਪਨਾ ਕਰਦਾ-ਕਰਦਾ ਆਪ ਉਦਾਸ ਹੋ ਗਿਆ।

ਮਾਸੀ ਦਾ ਪੁੱਤ, ਬਲਵੰਤ ਰਾਏ ਕੁਝ ਮਹੀਨੇ ਪਹਿਲਾਂ ਜਦੋਂ ਇੰਡੀਆ ਗਿਆ ਤਾਂ ਮਾਸੀ ਜਾਣੀ ਉਹਦੀ ਮਾਂ, ਉਸ ਨੂੰ ਤੱਤੀਆਂ-ਤੱਤੀਆਂ ਸੁਣਾਉਣ ਲੱਗੀ :

‘‘ਭੁੜ੍ਹ ਜਾਣਿਆ ! ਤੈਨੂੰ ਪੱਚੀ ਸਾਲ ਹੋ ਗਏ, ਵਲਾਇਤ ਰਹਿੰਦੇ ਨੂੰ। ਦੋਵੇਂ ਕੁੜੀਆਂ ਤੇ ਮੁੰਡਾ ਵੀ ਉੱਥੇ ਹੀ ਜੰਮੇ, ਪਲੇ ਤੇ ਜਵਾਨ ਹੋਏ। ਰੰਨ ਦਾ ਹੀ ਬਣ ਕੇ ਰਹਿ ਗਿਆ ਏਂ ਨਾ ! ਲੋਕਾਂ ਦੇ ਮੁੰਡਿਆਂ ਨੇ ਆਪਣੀਆਂ ਮਾਂਵਾਂ ਕਿੰਨੀ-ਕਿੰਨੀ ਵਾਰ ਬੁਲਾਈਆਂ। ਤੈਨੂੰ ਕੋਈ ਸ਼ਰਮ-ਹਯਾ ਨੀ ? ਅਂਢਣਾਂ-ਗੁਆਂਢਣਾਂ ਮੈਨੂੰ ਬੋਲੀ ਮਾਰਦੀਆਂ ਨੇ। ਕੀ ਮੂੰਹ ਵਿਖਾਵਾਂ ਉਹਨਾਂ ਨੂੰ ? ਮਾਂਵਾਂ ਦਾ ਕੀਤਾ ਤਾਂ ਪੁੱਤ ਸਾਰੀ ਉਮਰ ਨੀ ਦੇ ਸਕਦੇ। ਤੇਰਾ ਭਾਰ ਚੁੱਕਿਆ, ਜਨਮ-ਪੀੜਾਂ ਸਹੀਆਂ, ਤੇਰਾ ਗੰਦ ਹੂੰਕਿਆ, ਆਪ ਗਿੱਲੇ ਥਾਂ ਪਈ ਤੈਨੂੰ ਸੁੱਕੇ ਥਾਂ ਪਾਇਆ ਪਰ ਤੂੰ ਮੈਨੂੰ ਇੱਕ ਵਾਰ ਵੀ ਇੰਗਲੈਂਡ ਨੀ ਵਿਖਾਇਆ। ... ਉੱ, ਉੱ, ਉੱ ! ਉਹ ਭੁੱਬਾਂ ਮਾਰ ਰੋਣ ਲੱਗ ਪਈ।’’

ਆਪਣੀ ਮਾਂ ਦੀ ਦਰਦਨਾਕ ਖਾਹਿਸ ਸੁਣ ਬਲਵੰਤ ਰਾਏ ਉਹਦੇ ਨਾਲ ਲੱਗ, ਮੰਜੇ 'ਤੇ ਬਹਿ ਗਿਆ। ਉਹਦੀਆਂ ਅੱਖਾਂ ਪੂੰਜੀਆਂ ਤੇ ਗਲਵੱਕੜੀ ਪਾ ਆਖਣ ਲੱਗਿਆ, ‘‘ਬੀਬੀ, ਤੁਹਾਨੂੰ ਹਿੰਦੇਸਤਾਨੀਆਂ ਨੂੰ ਸਿੱਧੀ ਤੇ ਸਪਸ਼ਟ ਗੱਲ ਕਰਨੀ ਪਤਾ ਨੀ ਕਦੋਂ ਆਵੇਗੀ। ਇੰਵੇਂ ਘੇਰ ਕੇ ਗੱਲ ਕਰਦੇ ਹੋ ਜਿਵੇਂ ਤਮਾਕੂ ਦੇ ਖੇਤ 'ਚੋਂ ਸਹਾ ਕੱਢਣਾ ਹੋਵੇ। ਤੂੰ ਇੰਗਲੈਂਡ ਜਾਣਾ ਈ? ਬੱਸ ਗੱਲ ਖਤਮ। ਤੈਨੂੰ ਮੈਂ ਨਾਲ ਲੈ ਜਾਵਾਂਗਾ।’’

ਤੇ ਮਾਸੀ ਜਾਣੀ ਬਲਵੰਤ ਰਾਏ ਦੀ ਮਾਂ ਇੰਗਲੈਂਡ ਆ ਗਈ। ਹਾਂ, ਉਸ ਨੇ ਇੰਗਲੈਂਡ ਆਉਣ ਤੋਂ ਪਹਿਲਾਂ ਆਪਣੀਆਂ ਸਹੇਲੀਆਂ ਕੋਲ ਦੋਹਰ-ਤਿਹਰ ਲਾ ਦੱਸਿਆ, ‘‘ਭੈਣਾਂ, ਕਿਸੇ ਦਾ ਤਾਂ ਇੱਕ ਅੱਧਾ ਹੋਵੇਗਾ, ਮੇਰੇ ਤਾਂ ਸੁੱਖ ਨਾਲ ਪੰਜੇ ਸਰਵਣ ਨੇ।’’

ਵਲਾਇਤ ਪੁੱਜਦਿਆਂ ਸਾਰ, ਪਹਿਲੇ ਐਤਵਾਰ ਨੂੰ, ਅਸੀਂ ਬਲਵੰਤ ਰਾਏ ਤੇ ਉਹਦੀ ਪਤਨੀ ਬਿੰਦੂ, ਉਹਨਾਂ ਦੇ

ਤਿੰਨਾਂ ਬੱਚਿਆਂ ਅਤੇ ਖਾਸ ਮਹਿਮਾਨ ਮਾਸੀ ਨੂੰ ਖਾਣੇ 'ਤੇ ਸੱਦਿਆ। ਕਿਆ ਬਾਤਾਂ ਸਨ ਮਾਸੀ ਦੀਆਂ। ਏਨੀ ਸੋਹਣੀ ਔਹਤ । ਜੀਅ ਕੀਤਾ ਕਿ ਬਲਵੰਤ ਨੂੰ ਆਖਾਂ, ‘ਤੂੰ ਬਈ, ਕੀਹਦੇ 'ਤੇ ਗਿਆਂ? ਕਣਕ 'ਚ ਕਾਂਗਿਆਰੀ।’

ਮਾਸੀ ਕੀ ਸੀ, ਕਮਾਲ ਸੀ। ਪੰਜ ਫੁੱਟ ਚਾਰ ਇੰਚ ਲੰਮੀ। ਨਾ ਮੋਟੀ ਨਾ ਸੋਟੀ। ਵਾਲ ਬਹੁਤ ਚਿੱਟੇ ਕੂਲੇ ਤੇ ਚਮਕੀਲੇ, ਮੋਟੀਆਂ ਅੱਖਾਂ, ਤਿੱਖਾ ਨੱਕ। ਸਭ ਤੋਂ ਖੁਬਸੂਰਤ ਸਨ ਬੁੱਲ੍ਹ-ਪਤਲੇ ਮਹੀਨ ਤੇ ਕੂਲੇ ਜਿਵੇਂ ਸਹਿਦ ਮਲ-ਮਲ ਪਾਲੇ ਹੋਣ। ਮੈਂ ਪੈਰੀਂ ਹੱਥ ਲਾਏ 'ਤੇ ਮੇਰੀ ਪਤਨੀ ਨੇ ਹੱਥ ਜੋੜ ਨਮਸਤੇ ਬੁਲਾਈ। ਮਾਸੀ ਨੇ ਉਸ ਨੂੰ ਗਲਵੱਕੜੀ ਵਿੱਚ ਲਿਆ ਜਿਵੇਂ ਅਸੀਂ ਉਹਦੇ ਬਹੁਤ ਹੀ ਆਪਣੇ ਹੁੰਦੇ ਹਾਂ। ਮੈਂ ਉਹਨਾਂ ਨੂੰ ਬਿਠਾਉਂਦਿਆਂ ਆਖਿਆ, ‘‘ਬੀਬੀ ਜੀ, ਮੈਂ ਬੜਾ ਖੁਸ਼ ਆਂ ਕਿ ਆਪਣੇ ਮੁਲਕ ਵਿੱਚ ਅਜੇ ਤੁਹਾਡੇ ਵਰਗੇ ਮੋਹ ਕਰਨ ਵਾਲੇ ਲੋਕ ਜਿਉਂਦੇ ਨੇ। ਇਥੇ ਤਾਂ ਬੀ ਨਾਸ ਹੋ ਗਿਆੈ ਬਲਵੰਤ ਯਾਰ, ਬੱਚਿਆਂ ਨੂੰ ਕਿਉਂ ਨੀ ਲਿਆਂਦਾ ?’’ ਮੈਂ ਬੱਚੇ ਨਾਲ ਨਾ ਵੇਖ ਸਵਾਲ ਕੀਤਾ।

‘‘ਉਹ ਯਾਰ, ਸਾਡੇ ਆਖੇ ਨੀ ਲਗਦੇ। ਆਏ ਨੀ।’’ ਬਲਵੰਤ ਨੇ ਜਵਾਬ ਦਿੱਤਾ। ਉਹ ਬੜਾ ਹੀ ਸੱਚਾ ਤੇ ਸਪਸ਼ਟ ਬੰਦਾ ਸੀ। ਫੜਾਕ ਮੂੰਹ 'ਤੇ ਗੱਲ ਮਾਰਦਾ ਸੀ।

‘‘ਨਹੀਂ ਭਾਈ ਸਾਹਿਬ, ਇਹਨਾਂ ਦੀ ਤਾਂ ਮਜ਼ਾਕ ਕਰਨ ਦੀ ਆਦਤ ਏ। ਲੜਕਾ ਆਪਣੇ ਛਰੈਂਡਾਂ ਨਾਲ ਬਾਹਰ ਗਿਆ ਹੋਇਆਂ। ਲੜਕੀਆਂ ਨੂੰ ਆਪਣੀ ਬੋਲੀ ਨਹੀਂ ਆਂਦੀ। ਬੋਰ ਹੀ ਹੋਣਾ ਸੀ ਵਿਚਾਰੀਆਂ ਨੇ।’’ ਪਤਨੀ ਨੇ ਪੜਦਾ ਪਾਇਆ ਜਿਵੇਂ ਹਰ ਮਾਂ ਪਾਉਂਦੀ ਹੈ।

ਇਸੇ ਮਿਲਣੀ ਵਿੱਚ ਅਸੀਂ ਮਾਸੀ ਨੂੰ ਬੀਬੀ ਜੀ ਦੀ ਥਾਂ ਮਾਸੀ ਜੀ ਆਖਣ ਲੱਗ ਪਏ। ਦਰਅਸਲ ਉਹਦੇ ਇੱਕ ਦੋ ਸ਼ਬਦ-ਵੰਡਿਆ, ਡਿੰਗੀ ਆਦਿਕ ਮੇਰੀ ਪਤਨੀ ਨੇ ਨੋਟ ਕਰਦਿਆਂ ਆਖਿਆ, ‘‘ਤੁਸੀਂ ਤਾਂ ਉੱਧਰ ਪਾਕਿਸਤਾਨ ਤੋਂ ਆਏ ਲਗਦੇ ਹੋ।’’

‘‘ਹਾਂ ਧੀਏ, ਰਾਵਲਪਿੰਡੀਓ।

‘‘ਮੇਰੇ ਮਾਤਾ ਜੀ ਵੀ ਰਾਵਲਪਿੰਡੀ ਦੇ ਨੇ।’’

‘‘ਛਿਰ ਤੇ ਤੂੰ ਮੇਰੀ ਭਣੇਵੀਂ ਹੋਈ ਕਿ।’’

‘‘ਹਾਂ, ਮਾਸੀ ਜੀ।’’

ਪਹਿਲੀ ਮਿਲਣੀ ਵਿੱਚ ਹੀ ਸਾਡਾ ਮਾਸੀ ਨਾਲ ਅੰਤਾਂ ਦਾ ਮੋਹ ਹੋ ਗਿਆ। ਮਾਸੀ ਦੇ ਪੁੱਤਰ ਬਲਵੰਤ ਰਾਏ ਨੇ ਆਪਣੇ ਸਪਸ਼ਟ ਸੁਭਾਅ ਅਨੁਸਾਰ ਸਪਸ਼ਟ ਗੱਲ ਕੀਤੀ, ‘‘ਵੇਖੋ ਬੀਬੀ ਜੀ, ਅਸੀਂ ਤਾਂ ਕੁੱਤੇ ਦੀ ਮੌਤ ਮਰਨ ਵਾਲੇ ਲੋਕ ਆਂ। ਸਵੇਰੇ ਛੇ ਵਜੇ ਸੌਪ ਬੋਲ੍ਹਦੇ ਆਂ। ਸ਼ਾਮ ਨੂੰ ਨੌਂ-ਦਸ ਵਜੇ ਬੰਦ ਕਰਦੇ ਆਂ। ਘਰ ਪਰਤ ਅੱਧ-ਸੁੱਤੇ ਹੀ ਰੋਟੀ ਖਾਂਦੇ ਆਂ। ਤੁਸੀਂ ਆਪਣਾ ਦਿਲ ਆਪ ਹੀ ਲਾਉਣਾ ਏ। ਜੇ ਕਦੀ ਉਦਾਸ ਹੋਵੋ ਤਾਂ ਇਹਨਾਂ ਨੂੰ ਛੋਨ ਕਰ ਲੈਣਾ। ਇਹ ਤੁਹਾਡੀ ਖਬਰ-ਸਾਰ ਲੈ ਲੈਣਗੇ। ਬੰਦੇ ਚੰਗੇ ਨੇ। ਨਾਲੋਂ ਇਹਨਾਂ ਕੋਲ ਵਕਤ ਏ।’’

‘‘ਕਿਉਂ ਪੁੱਤਰ, ਕੋਈ ਕੰਮ-ਧੰਦਾ ਨਹੀਂ ਕਰਦੇ ?’’ ਮਾਸੀ ਨੇ ਸਾਨੂੰ ਸਵਾਲ ਕੀਤਾ, ਜਿਸ ਦਾ ਸਾਡੀ ਥਾਂ ਉਹਦੇ ਪੁੱਤਰ ਨੇ ਹੀ ਜਵਾਬ ਦਿੱਤਾ, ‘‘ਕੰਮ ਤਾਂ ਕਰਦੇ ਨੇ। ਪਰ ਸਾਡੇ ਵਾਂਗ ਕੁੱਤੇ ਦੀ ਮੌਤ ਨੀ ਮਰਦੇ। ਨੌਕਰੀ ਪੇਸ਼ਾ ਲੋਕ ਨੇ। ਨੌਂ ਵਜੇ ਜਾਂਦੇ ਨੇ ਤੇ ਪੰਜ ਵਜੇ ਘਰ। ਸਨਿੱਚਰ, ਐਤ ਦੀਆਂ ਪੂਰੀਆਂ ਦੋ ਛੁੱਟੀਆਂ। ਇਹੋ-ਜਿਹੇ ਲੋਕ ਸਾਡੇ ਲਈ ਤਾਂ ਵਿਹਲੇ ਹੀ ਹੁੰਦੇ ਨੇ।’’

ਮਾਸੀ ਦਾ ਸੁਭਾਅ ਬਹੁਤ ਮਿਲਾਪਜ਼ਾ ਤੇ ਮਿੱਠਾ ਸੀ। ਅਸੀਂ ਤਾਂ ਉਸ ਨੇ ਮੁੱਲ ਹੀ ਲੈ ਲਏ। ਅਗਲਾ ਐਤਵਾਰ ਆਇਆ ਤਾਂ ਅਸੀਂ ਮਾਸੀ ਨੂੰ ਪੁੱਛਿਆ ਕਿ ਗੁਰਦਵਾਰੇ ਜਾਵੇਗੇ ਕਿ ਮੰਦਰ ?

ਮਾਸੀ ਨੇ ਜਵਾਬ ਦਿੱਤਾ, ‘‘ਪੁੱਤਰ ਕੋਈ ਛਰਕ ਨੀ ਦੋਵੇਂ ਥਾਂ ਚਲੇ ਚੱਲਾਂਗੇ। ਸਵੇਰੇ ਗੁਰਦਵਾਰੇ, ਸ਼ਾਮੀ ਮੰਦਰ।’’

ਮਾਸੀ ਜੀ, ਇਹੋ-ਜਿਹੇ ਮਹਾਨ ਲੋਕ ਤਾਂ ਘੱਟ ਹੀ ਵੇਖੇ ਨੇ ਜਿਹੜੇ ਗੁਰਦਵਾਰੇ ਤੇ ਮੰਦਰ ਦੋਹਾਂ ਥਾਂਵਾਂ ਤੇ ਜਾਣ। ਤੁਸੀਂ ਤਾਂ ਕਮਾਲ ਕਰ ਦਿੱਤੀ।

ਨਹੀਂ ਬੇਟਾ, ਇਹ ਫਰਕ ਵਾਲੀ ਬੀਮਾਰੀ ਤਾਂ ਹੁਣੇ ਚੱਲੀ ਏ। ਉੱਧਰ ਸਾਡੇ ਪਾਕਿਸਤਾਨ ਵਿੱਚ ਤਾਂ ਹਿੰਦੂਆਂ ਨੂੰ ਗੁਰੂ-ਘਰ ਨਾਲ ਬੜਾ ਪਿਆਰ ਸੀ ਉਹ ਇੱਕ ਪੁੱਤਰ ਨੂੰ ਤਾਂ ਸਿੱਖ ਜ਼ਰੂਰ ਬਣਾਂਦੇ ਸਨ।

ਮੈਨੂੰ ਮਾਸੀ ਦੀ ਗੱਲ ਬਹੁਤ ਚੰਗੀ ਲੱਗੀ। ਇਸ ਵਿੱਚ ਲੁਕੀ ਨੇਕ ਭਾਵਨਾ ਨੇ ਮੈਨੂੰ ਕੀਲ ਲਿਆ। ‘ਬਗੀਚੀ ਵਿੱਚ ਭਾਂਤ-ਭਾਂਤ ਦੇ ਫੁੱਲ ਲਹਿਰਾ ਰਹੇ ਹੋਣ ਤਾਂ ਬਗੀਚੀ ਦੀ ਆਭਾ ਨੂੰ ਚਾਰ ਚੰਨ ਲੱਗ ਜਾਂਦੇ ਹਨ,’ ਮੈਂ ਸੋਚਿਆ।

ਮੈਂ ਤੇ ਮੇਰੀ ਪਤਨੀ ਮਾਸੀ ਨੂੰ ਗੁਰਦਵਾਰੇ ਤੇ ਮੰਦਰ ਲੈ ਕੇ ਜਾਣ ਲਈ ਤਿਆਰ ਹੋ ਗਏ। ਬਲਵੰਤ ਤੇ ਉਹਦੀ ਪਤਨੀ, ਉਹਨਾਂ ਦੇ ਲੜਕੇ ਤੇ ਦੋਹਾਂ ਧੀਆਂ ਨੂੰ ਆਖਿਆ, ‘ਬਈ, ਮਾਂ ਤਾਂ ਤੁਹਾਡੀ ਐ। ਤੁਸੀਂ ਵੀ ਨਾਲ ਸੰਗਤ ਕਰੋ।’ ਬਲਵੰਤ ਰਾਏ ਨੇ ਛਿਰ ਖਰੀ ਤੇ ਸਪਸ਼ਟ ਗੱਲ ਕਰਦਿਆਂ ਜਵਾਬ ਦਿੱਤਾ, ‘ਭਾਈ ਸਾਹਿਬ! ਐਤਵਾਰ ਨੂੰ ਸਾਨੂੰ ਸਿਰਫ ਚਾਰ ਘੰਟੇ ਵਿਹਲੇ ਮਿਲਦੇ ਨੇ। ਉਹੀ ਸਮਾਂ ਸਾਡੀ ਜ਼ਿੰਦਗੀ ਦਾ ਸੁਰਗ ਹੁੰਦਾ ਏ। ਜਿਸ ਵਿੱਚ ਨ੍ਹਾ-ਧੋ ਲੈਂਦੇ ਆਂ, ਮਨਮਰਜ਼ੀ ਦੀ ਤਾਜ਼ੀ ਰੋਟੀ ਖਾ ਲੈਂਦੇ ਤੇ ਸੌਂ ਲੈਂਦੇ ਆਂ। ਇਹ ਸੁਰਗ ਸਾਥੋਂ ਨਾ ਖੋਗੋ।’

‘ਠੀਕ ਐ, ਨਹੀਂ ਖੋਂਹਦਾ। ਤੂੰ ਬਾਈ ਅਨੰਤ? ਚੱਲ ਮੰਦਰ, ਗੁਰਦਵਾਰੇ, ਯਾਰ! ਮਾੜੀ-ਮੋਟੀ ਆਪਣੀ ਸੱਭਿਆਤਾ ਦਾ ਪਤਾ ਲੱਗੇਗਾ।’ ਮੈਂ ਉਹਨਾਂ ਦੇ ਲੜਕੇ ਨੂੰ ਆਖਿਆ।

‘ਸੌਰੀ ਅੰਕਲ ਜੀ, ਮੈਂ ਆਪਣੇ ਫੁੱਟਾਂ ਨਾਲ ਆਲੋਡੀ ਪ੍ਰੋਗਰਾਮ ਬਣਾਇਆ ਹੋਇਐ, ਉੱਵੇਂ ਵੀ ਮੈਨੂੰ ਸਮਝ ਨੀ ਪੈਂਦੀ ਕਿ ਉਹ ਕੀ ਕਹਿੰਦੇ ਨੇ। ਬਹੁਤ ਬੋਰ ਹੋ ਜਾਂਦਾ ਹਾਂ।’

‘ਤੂੰ ਭਾਈ ਅਨੀਤਾ? ’

‘ਮੈਂ ਅੰਕਲ ਜੀ, ਅੱਜ ਟੈਲੀ ਵੇਖਣੈ।’

‘ਤੂੰ ਭਾਈ ਮੀਰਾ? ’ ... ਅੰਧੀਰ ਮੈਂ ਉਹਨਾਂ ਦੀ ਭਲੀਮਾਣਸ ਜਿਹੀ ਕੁੜੀ ਨੂੰ ਪੁੱਛਿਆ।

ਮੈਂ ਅੰਕਲ ਜੀ, ਨਾ ਜਾਵਾਂ ਤਾਂ ਤੁਸੀਂ ਮਾਈਡ ਤਾਂ ਨਹੀਂ ਕਰੋਗੇ? ਮੈਨੂੰ ਮੰਦਰ ਗੁਰਦਵਾਰੇ ਜਾਣਾ ਚੰਗਾ ਨੀ ਲਗਦਾ। ਪਿਛਲੇ ਸਮੇਂ ਦੀਆਂ ਨਾ ਸਮਝ ਆਣ ਵਾਲੀਆਂ ਗੱਲਾਂ ਕਰਦੇ ਨੇ। ਘਰ ਹੀ ਠਹਿਰਾਂਗੀ ਤੇ ਮੰਮੀ ਦੀ ਹੈਲਪ ਕਰਾਂਗੀ। ਪਰ ਜੇ ਤੁਸੀਂ ਆਖੋ ਤਾਂ ਚਲਦੀ ਹਾਂ।’

‘ਨਹੀਂ ਬੇਟਾ, ਤੂੰ ਘਰ ਹੀ ਰਹਿ। ਮਾਂ ਦੀ ਸੇਵਾ ਕਰਮਾਂ ਨਾਲ ਹੀ ਮਿਲਦੀ ਐ। ... ਪਰ ਜਿਹੜੇ ਘਰ ਵਿੱਚ ਮਾਂ-ਬਾਪ ਸਵੇਰੇ ਛੇ ਵਜੇ ਤੋਂ ਰਾਤ ਦੇ ਦਸ ਵਜੇ ਤੀਕ ਆਪਣੇ ਬੱਚਿਆਂ ਦਾ ਮੁੰਹ ਵੀ ਨਹੀਂ ਵੇਖਦੇ, ਉੱਥੇ ਖੈਰ ਕਰਮ ਤਾਂ ਕਿਸੇ ਦੀ ਚੰਗੇ ਹੋ ਸਕਦੇ ਨੇ..... ਅੱਛਾ, ਸਾਸਗੀ ਕਾਲ ਤੇ ਨਸਮਤੇ ... ਅਸੀਂ ਚੱਲੋ।’

ਇਹ ਸਿਲਸਿਲਾ ਕਈ ਹਫਤੇ ਜਾਰੀ ਰਿਹਾ। ਮਾਸੀ ਪੁਰਾਣੇ ਵੇਲਿਆਂ ਦੀ ਔਰਤ ਸੀ। ਪੁਰਾਣੇ ਸਮਿਆਂ ਦੀਆਂ ਔਰਤਾਂ ਵਿੱਚ ਇੱਕ ਚੀਜ਼ ਤਾਂ ਸਾਂਝੀ ਹੁੰਦੀ ਹੈ ਕਿ ਉਹ ਕਰਮ ਕਰਦੀਆਂ ਹਨ। ਸੋਚਦੀਆਂ ਅਤੇ ਝੂਰਦੀਆਂ ਨਹੀਂ। ਮਨ ਵਿੱਚ ਵਿਚਾਰ ਆਇਆ ਨਹੀਂ ਤੇ ਉਹ ਉੱਠ ਕੇ ਤੁਰੀਆਂ ਨਹੀਂ। ਮਾਸੀ ਗੁਰਦਵਾਰੇ ਗਈ, ਮੱਥਾ ਟੇਕਿਆ, ਦੋ ਬੋਲ ਬਾਣੀ ਦੇ ਸੁਣੇ, ਮੁੜ ਮੱਥਾ ਟੇਕਿਆ ਤੇ ਮੇਰੀ ਪਤਨੀ ਨੂੰ ਪੁੱਛਣ ਲੱਗੀ, ‘ਲੰਗਰ ਕਿੱਧਰ ਐ, ਧੀਏ?’ ਮੇਰੀ ਪਤਨੀ ਉਸ ਨੂੰ ਲੰਗਰ ਵਿੱਚ ਲੈ ਗਈ। ਮਾਸੀ ਨੇ ਏਪ੍ਰੈਨ ਬੰਨ੍ਹਿਆ ਤੇ ਰੋਟੀਆਂ ਪਕਾਉਣ ਲੱਗ ਪਈ। ਇਸ ਕਰਮ ਦਾ ਅਸਰ ਆਮ ਸੇਵਕਾਂ ‘ਤੇ ਤਾਂ ਪੈਣਾ ਹੀ ਸੀ, ਪ੍ਰਧਾਨ ‘ਤੇ ਵੀ ਪਿਆ ਹਾਲਾਂ ਕਿ ਧਾਰਮਿਕ ਅਦਾਰਿਆਂ ਦੇ ਪ੍ਰਧਾਨਾਂ ‘ਤੇ ਆਮ ਸੇਵਕਾਂ ਵੱਲੋਂ ਕੀਤੇ ਚੰਗੇ ਕਰਮਾਂ ਦਾ ਅਸਰ ਘੱਟ ਹੀ ਪੈਂਦਾ ਹੈ। ਉਸ ਨੇ ਵੀ ਮੈਨੂੰ ਝਾਰ-ਝਾਰ ਕਿਹਾ ਕਿ ਮਾਤਾ ਜੀ ਨੂੰ ਲੈ ਕੇ ਆਇਆ ਕਰੋ। ਇਹੋ-ਜਿਹੀ ਸੇਵਾ ਭਾਵਨਾ ਵਾਲੇ ਜਿਉਝਿਆਂ ਸਦਕਾ ਹੀ ਗੁਰੂ ਘਰ ਆਬਾਦ ਨੇ। ਆਪਣੀ ਘਰ ਵਾਲੀ ਨੂੰ ਤਾਂ ਮੈਂ ਜਦੋਂ ਵੀ ਲੰਗਰ ਦੀ ਸੇਵਾ ਲਈ ਆਖਦਾਂ ਉਹਦੇ ਉੱਲਾਂ ਉੱਠ ਆਉਂਦੀਆਂ ਨੇ। ਪ੍ਰਧਾਨ ਵੀ ਬਲਵੰਤ ਰਾਏ ਵਾਂਗ ਸਪਸ਼ਟ ਬੰਦਾ ਜਾਪਦਾ ਸੀ।

ਇਸੇ ਤਰ੍ਹਾਂ ਮੰਦਰ ਵਿੱਚ ਮਾਸੀ ਨੇ ਭਜਨ ਗਾਏ ਤੇ ਧੂੜਾਂ ਪੱਟ ਦਿੱਤੀਆਂ। ਇੱਥੋਂ ਵੀ ਪ੍ਰਣਾਨ ਸਾਹਿਬ ਇੰਨੇ ਪ੍ਰਭਾਵਿਤ ਹੋਏ ਕਿ ਆਪ ਪੰਜਾਬੀ ਹੁੰਦਿਆਂ ਵੀ ਮੈਨੂੰ ਹਿੰਦੀ ਵਿੱਚ ਬੇਨਤੀ ਕੀਤੀ, ‘‘ਅਰੇ ਭਾਈ, ਮਾਤਾ ਜੀ ਕੇ ਹਰ ਵੀਕ ਲੇ ਕਰ ਆਇਆ ਕਰੋ। ਅੱਛੇ ਭਜਨ ਗਾਨੇ ਵਾਲੇ ਤੋਂ ਮਿਲਤੇ ਹੀ ਨਹੀਂ।’’

ਇਹਨਾਂ ਸਾਰੀਆਂ ਗੱਲਾਂ ਤੋਂ ਵੱਧ ਮਾਸੀ ਨੂੰ ਇੰਗਲੈਂਡ ਦੇ ਰਹਿਣ-ਸਹਿਣ ਨੇ ਪ੍ਰਭਾਵਿਤ ਕੀਤਾ। ਬੱਸ ਮਹਾਂ-ਪ੍ਰਸੰਨਤਾ ਦੇ ਵੇਗ ਵਿੱਚ ਇੰਗਲੈਂਡ ਦੀਆਂ ਸਿਫ਼ਤਾਂ ਤੇ ਇੰਡੀਆ ਦੀਆਂ ਕੁਸ਼ਿਫ਼ਤਾਂ ਕਰਦੀ ਰਹਿੰਦੀ।

‘ਬੇਟਾ, ਵੇਖਣ ਤੇ ਸੁਣਨ ’ਚ ਬਹੁਤ ਫਰਕ ਐ। ਜੇ ਸੁਰਗ ਕਿਤੇ ਹੋਵੇਗਾ ਵੀ ਤਾਂ ਉਹ ਇੰਗਲੈਂਡ ਤੋਂ ਚੰਗੇ ਰਾਨੀਂ ਹੋਵੇਗਾ। ਏਅਰਪੋਰਟ ’ਤੇ ਉੱਤਰੀ ਤਾਂ ਏਨੇ ਗੋਰੇ-ਚਿੱਟੇ ਲੋਕ ਤੇ ਏਨੀ ਸਫ਼ਾਈ ਵੇਖ, ਮੇਰੀਆਂ ਤਾਂ ਅੱਖਾਂ ਚੁੰਪਿਆ ਗਈਆਂ। ਏਨੀਆਂ ਚੌੜੀਆਂ ਤੇ ਸਾਫ਼-ਸੁਥਰੀਆਂ ਸੜਕਾਂ, ਭਾਵੇਂ ਜੀਭ ਨਾਲ ਚੱਟ ਲਵੇ। ਕੋਈ ਹਾਰਨ ਨਹੀਂ ਵਜਾਂਦਾ। ਇੰਡੀਆ ’ਚ ਤਾਂ ਬੱਸਾਂ-ਟਰੱਕਾਂ ਵਾਲੇ ਕੰਨਾ ਦੇ ਪੜਦੇ ਪਾੜ ਦਿੰਦੇ ਨੇ। ... ਤੇ ਗੰਦ ? ਤੋਬਾ-ਤੋਬਾ! ’’

ਅੱਜ ਮੇਰਾ ਬਲਵੰਤ ਦੱਸਦਾ ਸੀ ਕਿ ਇਹਨਾਂ ਮੁਲਕਾਂ ਤੋਂ ਮੱਖਣ, ਦੁੱਧ ਤੇ ਪਨੀਰ ਸੰਭਾਲਿਆ ਨਹੀਂ ਜਾ ਰਿਹਾ। ਇਸ ਲਈ ਮੁਫ਼ਤ ਵੰਡਿਆ ਜਾ ਰਿਹਾ ਏ। ਮੈਂ ਤਾਂ ਆਹਨੀ ਆਂ ਕਿ ਸੁਰਗ ਵਿੱਚ ਵੀ ਏਨੀਆਂ ਨੇ ਅਮਤਾਂ ਨਹੀਂ ਹੋ ਸਕਦੀਆਂ। ਨਾਲੇ ਪੁੱਤਰ, ਸੁਰਗ ਕਿਹੜਾ ਕਿਸੇ ਨੇ ਵੇਖਿਆ ਏ। ਵਾਹ-ਵਾਹ ! ਅੰਗਰੇਜ਼ ਨੇ ਐਵੇਂ ਤੇ ਨਹੀਂ ਨਾ ਦੁਨੀਆ ’ਤੇ ਰਾਜ ਕੀਤਾ

ਪਰ ਮਾਸੀ ਜੀ, ਅਸੀਂ ਤਾਂ ਮੱਖਣ ਦੀ ਥਾਂ ਮਾਰਜ਼ਰੀਨ ਖਾਂਦੇ ਆਂ ਤਾਂ ਕਿ ਮੋਟੇ ਨਾ ਹੋ ਜਾਈਏ। ਦੁੱਧ ਵੀ ਬਹੁਤ ਚਰਬੀ ਵਧਾਉਂਦਾ ਏ। ਇਸੇ ਲਈ ਘੱਟ ਕਰੀਮ ਵਾਲਾ ਦੁੱਧ ਪੀਂਦੇ ਆਂ। ਮੇਰੀ ਪਤਨੀ ਨੇ ਆਖਿਆ।

ਮਾਸੀ, ਮੇਰੀ ਪਤਨੀ ਨੂੰ ਝਈ ਲੈ ਕੇ ਪਈ, ‘‘ਤਾਂਹੀਉਂ ਤਾਂ ਫਾਂਕੜ ਪਈ ਲਗਦੀ ਏਂ। ਦੁੱਧ ਮੱਖਣ ਤਾਂ ਰਿਸ਼ੀਆਂ-ਮੁਨੀਆਂ ’ਤੇ ਮਹਾਰਾਜਿਆਂ ਦੀ ਬੁਰਾਕ ਸੀ ਜਿਹੜੇ ਵੇਦ ਗੰਬਿ ਲਿਖਦੇ ਸਨ ਤੇ ਯੁੱਧ ਕਰਦੇ ਸਨ। ਨਾ ਮੇਰੀ ਧੀ, ਖਾਇਆ ਪੀਆ ਕਰ। ਇਹ ਜਿਹੜੀਆਂ ਤੇਰੇ ਮੋਚਿਆਂ ਅਤੇ ਤ੍ਰ੍ਯੂਕਲ ’ਚ ਪੀੜਾਂ ਰਹਿੰਦੀਆਂ ਨੇ ਨਾ, ਜੇ ਦਿਨਾਂ ਵਿੱਚ ਨਾ ਚੱਕੀਆਂ ਜਾਣ ਤਾਂ ਮੈਨੂੰ ਫੜ ਲਵੀ’’

ਉਹ ਤਾਂ ਠੀਕ ਐ ਮਾਸੀ ਜੀ ਪਰ ਵੇਖੋ ਮੌਸਮ ਕਿੰਨਾ ਭੈੜਾ ਰਹਿੰਦੈ। ਸਾਰਾ ਦਿਨ ਕੈਦੀਆਂ ਵਾਂਗ ਅੰਦਰ ਤਾੜੇ ਰਹੀਦਾ ਏ। ... ਮੈਂ ਆਖਿਆ।

ਮਾਸੀ ਨੂੰ ਮੇਰੀ ਗੱਲ ਬਹੁਤ ਬੁਰੀ ਲੱਗੀ। ਬੋਲੀ, ‘‘ਕੀ ਹੋਇਆ ਏ, ਮੌਸਮ ਨੂੰ ? ਗਰਮੀ ਦਾ ਤਾਂ ਨਾਂ-ਨਿਸ਼ਾਨ ਨਹੀਂ ਏਥੇ। ਇੰਡੀਆ ਦੀ ਗਰਮੀ ਸ਼ਾਇਦ ਤੁਸੀਂ ਭੁੱਲ ਗਏ ਹੋ। ਤੋਬਾ ਮੇਰੇ ਰਾਮ ! ਇਨਸਾਨ ਸੁੱਕ ਕੇ ਕਾਲਾ ਭੂਤ ਬਣ ਜਾਂਦਾ ਏ। ਸਰਦੀਆਂ ਵਿੱਚ ਹਮੇਸ਼ਾਂ ਬਿਆਈਆਂ ਫਟੀਆਂ ਰਹਿੰਦੀਆਂ ਨੇ। ਅੱਧੀ ਰਾਤ ਤੀਕਰ ਢਿੱਡ 'ਚ ਗੋਡੇ ਲੈ ਕੇ ਪੈਂਦੇ ਆਂ ਤਾਂ ਕਿਤੇ ਜਾ ਕੇ ਪੈਰ ਜ਼ਰਾ ਗਰਮ ਹੁੰਦੇ ਨੇ। ਜ਼ਰਾ ਬਰਸਾਤਾਂ ਲੱਗ ਜਾਣ ਤਾਂ ਚਿੱਕੜ ਹੀ ਚਿੱਕੜ। ਮੱਛਰ ਏਨੇ ਕਿ ਹੁਣ ਇੰਡੀਆ ਵਿੱਚ ਘਰ-ਘਰ ਮਲੇਰੀਏ ਦੇ ਰੋਗੀ ਪਏ ਰਹਿੰਦੇ ਨੇ। ਅੰਦਰ ਕਿਉਂ ਤਾੜੇ ਰਹੋ ? ਏਨੇ ਸੋਹਣੇ ਮਕਾਨ ? ਗਲੀਚੇ। ਚਵੀਂ ਘੰਟੇ ਗਰਮ ਪਾਣੀ, ਭਾਵੇਂ ਚੁਬੱਚੇ ਭਰ-ਭਰ ਨਹਾਵੇ। ਗੈਸ ਦੇ ਹੀਟਰ ਤੇ ਕੁੱਕਰ। ਟੈਲੀਵਿਜ਼ਨ ਵੀਡੀਓ ਤੇ ਕਮਰੇ-ਕਮਰੇ ਵਿੱਚ ਟੇਪ ਰਿਕਾਰਡਾਂ, ਬਾਹਰ ਕਾਰਾਂ। ਬਹਿਸਤ ਵਿੱਚ ਵੀ ਇਹੋ-ਜਿਹੋ ਸੁੱਖ ਨਹੀਂ ਜੇ ਹੋਣੇ। ਸੁਕਰ ਕਰ ਪੁੱਤਰ, ਸੁਕਰ। ਜੇ ਇੰਡੀਆ ’ਚ ਹੁੰਦਾ ਤਾਂ ਮਸਾਂ ਕਿਤੇ ਸਕੂਟਰੀ ਜੁੜਨੀ ਸੀ। ਉਹ ਵੀ ਜੇ ਦੋਵੇਂ ਕੰਮ ਕਰਦੇ ਹੁੰਦੇ।’’

ਜਦੋਂ ਦੀ ਮਾਸੀ ਇੰਗਲੈਂਡ ਆਈ ਸੀ, ਹੋਰ ਦੀ ਹੋਰ ਹੋ ਗਈ ਸੀ। ਉਹ ਇੰਗਲੈਂਡ ਦੀ ਇੱਥੋਂ ਤੀਕ ਦੀਵਾਨੀ ਹੋ ਗਈ ਕਿ ਇੱਕ ਦਿਨ ਮੈਨੂੰ ਤੇ ਮੇਰੀ ਪਤਨੀ ਨੂੰ ਆਖਣ ਲੱਗੀ, ‘‘ਬੇਟਾ, ਮੈਂ ਤਾਂ ਬਲਵੰਤ ਨੂੰ ਆਖਣ ਲੱਗੀ ਜ਼ਰਾ ਜਿਜਕਦੀ ਆਂ। ਤੁਸੀਂ ਮੌਕਾ ਵੇਖ ਕੇ ਗੱਲ ਕਰਨਾ। ਜੇ ਉਹ ਮੈਨੂੰ ਪੱਕੇ ਤੌਰ ਤੇ ਇੱਥੇ ਰੱਖ ਲਵੇ ਤਾਂ ਮੇਰੀ ਵੀ ਅੰਤਲੀ ਉਮਰ ਸੁਰਗ ਵਿੱਚ ਕੱਟ ਜਾਵੇਗੀ। ਜਦੋਂ ਵਾਪਸ ਜਾਣ ਦਾ ਖਿਆਲ ਆਂਦਾ ਏ ਤਾਂ ਹੌਲ ਪੈਣ ਲੱਗ ਜਾਂਦਾ ਏ। ਫਿਰ

ਹੌਲੀ-ਹੌਲੀ ਉਹਦੇ ਬਾਉ ਜੀ ਵੀ ਆ ਜਾਣਗੇ। ਸਾਡਾ ਦੋਹਾਂ ਦਾ ਜਹਾਨ 'ਤੇ ਆਣਾ ਸੁਫਲਾ ਹੋ ਜਾਵੇਗਾ। ਪਰਮਾਤਮਾ ਤੁਹਾਨੂੰ ਭਾਗ ਲਾਵੇ।'

ਇੱਕ ਦਿਨ ਮੈਂ ਬਿਮਾਰ ਹੋ ਗਿਆ ਤੇ ਘਰ ਵਿੱਚ ਇਕੱਲਾ ਪਿਆ-ਪਿਆ ਅੱਕ ਗਿਆ। ਮਾਸੀ ਨੂੰ ਛੋਨ ਕੀਤਾ ਕਿ ਜੇ ਸੰਭਵ ਹੋਵੇ ਤਾਂ ਆ ਜਾਵੇ। ਮਾਸੀ ਜਿੱਥੇ ਖਲੋਤੀ ਸੀ ਉੱਥੋਂ ਹੀ ਆ ਗਈ। ਬੜੇ ਫਿਕਰ ਨਾਲ ਪੁੱਛਣ ਲੱਗੀ, ‘‘ਕੀ ਗੱਲ ਬੇਟਾ, ਠੀਕ ਤਾਂ ਹੋ ?’’

‘ਮਾਸੀ ਜੀ, ਬੁਖਾਰ ਸੀ ਜ਼ਰਾ। ਮੈਂ ਆਖਿਆ ਚਲੋ ਛੁੱਟੀ ਹੀ ਲੈ ਲੈਂਦੇ ਆਂ ਪਰ ਇਹ ਮੜ੍ਹੀਆਂ ਵਰਗੀ ਚੁੱਪ ਖਾਣ ਨੂੰ ਆਉਂਦੀ ਹੈ। ਕੀ ਜਿੰਦਗੀ ਅੈ ? ਸੱਤ ਸਾਲ ਏਸ ਮਕਾਨ ਵਿੱਚ ਰਹਿੰਦਿਆਂ ਹੋ ਗਏ ਪਰ ਕਦੇ ਕੋਈ ਗੁਆਂਢੀ ਸਾਡੇ ਘਰ ਨੀ ਆਇਆ। ਉਸ ਮੁਲਕ ਵਿੱਚ ਰਹਿਣ ਦਾ ਕੀ ਹੱਦ ਐ ਜਿੱਥੇ ਸੋ 'ਚੋਂ ਪਰਚਨਵੇਂ ਬੰਦੇ ਤੁਹਾਨੂੰ ਜਾਣਦੇ ਹੀ ਨਾ ਹੋਣ।’’

ਜਾਹਰ ਹੈ ਕਿ ਮਾਸੀ ਨੂੰ ਮੇਰੀ ਗੱਲ ਪਸੰਦ ਨਹੀਂ ਸੀ ਆਉਣੀ ਤੇ ਨਾ ਹੀ ਆਈ। ਉਹ ਬਹੁਤ ਪਿਆਰ ਪਰ ਬਹੁਤ ਹੀ ਦ੍ਰਿੜ੍ਹਤਾ ਨਾਲ ਬੋਲੀ, ‘‘ਵੇਖ ਬੇਟਾ, ਉੱਝ ਤਾਂ ਤੇਰੀ ਮਰਜ਼ੀ ਏ ਪਰ ਤੂੰ ਮੜ੍ਹੀਆਂ-ਸਿਵਿਆਂ ਵਰਗੇ ਕੁਲਹਿਣੇ ਤੇ ਨਹਿਸ ਬੋਲ ਨਾ ਬੋਲਿਆ ਕਰ। ਤੇਰੀ ਘਰ ਵਾਲੀ, ਤੇਰਾ ਪੁੱਤੜ, ਤੇਰੀ ਨੂੰਹ, ਤੇਰੀ ਧੀ-ਵੇਖ ਕਿੰਨਾ ਖੁਸ਼ ਪਰਿਵਾਰ ਏ ਤੇਰਾ। ਸਭ ਤੋਂ ਵੱਡੀ ਗੱਲ ਇਹ ਕਿ ਇੰਗਲੈਂਡ ਵਰਗੇ ਸੁਰਗ 'ਚ ਬੈਠਾ ਏਂ। ਸੋ ਵਾਰ ਧਰਤੀ ਨਿਮਸ਼ਕਾਰ ਪੁੱਤਰ। ਜਿੱਥੇ ਤੀਕ ਲੋਕਾਂ ਦੀ ਗੱਲ ਏ, ਇੰਡੀਆ ਵਿੱਚ ਵੀ ਇੱਕ ਗੁਆਂਢੀ ਦੀ ਦੂਜੇ ਗੁਆਂਢੀ ਨਾਲ ਕੋਈ ਸਾਂਝ ਨਹੀਂ। ਸਾਰੇ ਅੱਗ ਲੱਗੀ ਵਾਂਗ ਫਿਰਦੇ ਨੇ। ਏਥੇ ਪੁੱਤਰ, ਬੜੀਆਂ ਬਹਾਰਾਂ ਨੇ। ਅਖਰੋਟ ਜੇਡੀ ਤਾਂ ਬਦਾਮ ਦੀ ਗਿਗੀ ਏ ਏਥੇ। ਕਾਜੂ, ਲੋਂਗ-ਲਾਚੀਆਂ ਕਿਵੇਂ ਰੁਲਦੇ ਫਿਰਦੇ ਨੇ। ਨਾ ਮੇਰਾ ਪੁੱਤਰ, ਮੜ੍ਹੀਆਂ ਵਰਗੇ ਬੋਲ ਨਾ ਬੋਲਿਆ ਕਰ।’’

ਪਰ ਅੱਜ ਮਾਸੀ ਨੂੰ ਕੀ ਹੋ ਗਿਆ ਸੀ ? ਉਹ ਤੇ ਉਦਾਸ ਜਾਪ ਰਹੀ ਸੀ।

ਮੈਂ ਹੁਣ ਤੁਰਿਆ ਜਾ ਰਿਹਾ ਸਾਂ ਅਤੇ ਮਾਸੀ ਦੇ ਘਰ ਤੋਂ ਬਹੁਤ ਦੂਰ ਨਹੀਂ ਸਾਂ। ਹਾਈ ਐਸ਼ ਵਿੱਚੋਂ ਲਿੰਟਨ ਰੋਡ 'ਤੇ ਪੈ ਗਿਆ ਸੀ। ਕਿਣ-ਮਿਣ ਹੋ ਰਹੀ ਸੀ। ਹਲਕੀ-ਹਲਕੀ ਧੰਦੀ ਦੀ ਚਾਦਰ ਦੀ ਝੁੱਬ ਮਾਰੀ ਮਕਾਨਾਂ ਦੀਆਂ ਕਤਾਰਾਂ ਇੰਵੇਂ ਖਲੋਤੀਆਂ ਸਨ ਜਿਵੇਂ ਕਿਸੇ ਆਦਮਖੋਰ ਦਿਉ ਦਾ ਪਹਿਰਾ ਹੋਵੇ। ਸਿਰਫ ਘਰ ਖਲੋਤੇ ਸਨ, ਬੰਦੇ ਦੀ ਜਾਤ ਤੀਕ ਨਜ਼ਰ ਨਹੀਂ ਸੀ ਆ ਰਹੀ। ਇੰਨੇ ਸੋਹਣੇ ਘਰ ਬੰਦੇ ਦੀ ਜਾਤ ਬਿਨਾਂ ਕਿੰਨੇ ਭਿਆਨਕ ਲੱਗ ਰਹੇ ਸਨ। ਕਾਲੀ ਛੱਤ ਦੀ ਟੀਸੀ 'ਤੇ ਇੱਕ ਕਾਲੇ ਪੰਛੀ ਨੇ ਧੋਣ ਚੁੱਕੀ ਤੇ ਉੱਡ ਗਿਆ। ਚੁੱਪ ਹੋਰ ਵੀ ਭਿਆਨਕ ਹੋ ਗਈ।

ਮੈਂ ਘੰਟੀ ਵਜਾਈ ਤਾਂ ਮਾਸੀ ਨੇ ਇੱਕ ਦਮ ਬੂਹਾ ਖੋਲ੍ਹ ਦਿੱਤਾ ਜਿਵੇਂ ਮੈਨੂੰ ਹੀ ਉਡੀਕ ਰਹੀ ਹੋਵੇ। ਮੈਂ ਪੈਰਾਂ ਵੱਲ ਝੁਕਿਆ 'ਤੇ ਉਸ ਨੇ ਮੇਰਾ ਸਿਰ ਪਲੋਸਿਆ ਪਰ ਮੇਰੇ ਸਿਰ 'ਤੇ ਜਿਹੜਾ ਹੱਥ ਟਿਕਿਆ, ਉਸ ਵਿੱਚ ਨਾ ਹੀ ਪਹਿਲਾਂ ਵਰਗੀ ਜਾਨ ਸੀ, ਨਾ ਹੀ ਨਿੱਘ ਤੇ ਨਾ ਹੀ ਬਰਬਰਾਹਟ। ਬਿਲਕੁਲ ਜਿਵੇਂ ਕਿਸੇ ਨੇ ਕੋਈ ਮਰੀ ਹੋਈ ਚੀਜ਼ ਹੋਲੀ-ਦੇਣੇ ਮੇਰੇ ਸਿਰ 'ਤੇ ਰੱਖ ਦਿੱਤੀ ਹੋਵੇ।

ਮਾਸੀ ਜੀ! ਕੀ ਗੱਲ, ਬੁਝੇ-ਬੁਝੇ ਲੱਗਦੇ ਹੋ ?

ਬੱਸ ਉਸ ਦੇ ਦੀਦਿਆਂ ਨੂੰ ਜਿਵੇਂ ਬੋਲਾਂ ਦੀ ਹੀ ਉਡੀਕ ਸੀ। ਭੁੱਥਾਂ ਮਾਰ-ਮਾਰ ਰੋਣ ਲੱਗ ਪਈ।

ਮੈਂ ਨੇੜੇ ਹੋ ਗਲਵੱਕੜੀ ਪਾਂਦਿਆਂ ਆਖਿਆ, ‘‘ਮਾਸੀ ਜੀ, ਆਏਂ ਨਾ ਕਰੋ। ਮੈਨੂੰ ਦੱਸੋ ਕੀ ਗੱਲ ਅੈ ? ਤੁਹਾਡੀ ਹਰ ਤਕਲੀਫ ਦੂਰ ਕਰਨ ਦੀ ਕੋਸ਼ਿਸ਼ ਕਰਾਂਗੇ।’’

ਸੈਟੀ 'ਤੇ ਬਹਿ ਮਾਸੀ ਨੇ ਮੇਰੇ ਅੱਗੇ ਇੰਵੇਂ ਹੱਥ ਜੋੜੇ ਜਿਵੇਂ ਉਸ ਨੇ ਕੋਈ ਬਹੁਤ ਵੱਡੀ ਸੁੱਖ ਸੁੱਖਣੀ ਹੋਵੇ ਤੇ ਮੈਂ ਉਸ ਦੀ ਸੁੱਖ ਪੂਰੀ ਕਰ ਸਕਦਾ ਹੋਵਾਂ। ਮੈਂ ਬੜਾ ਸ਼ਰਮਿੰਦਾ ਹੋ ਉਸ ਦੇ ਚੁੜੇ ਹੋਏ ਹੱਥ ਖੋਲ੍ਹ ਦਿੱਤੇ ਤੇ ਮਾਸੀ ਨੇ ਆਖਿਆ, ‘‘ਪੁੱਤਰ ! ਤੂੰ ਰਹਿੰਦੀ ਦੁਨੀਆ ਤੀਕ ਜੀਵੇਂ, ਤੇਰੀ ਭਾਗਵਾਨ, ਤੇਰੇ ਬੱਚੇ ਜੀਣ ! ਮੇਰੇ 'ਤੇ ਇੱਕ ਅਹਿਸਾਨ ਕਰ। ਬਲਵੰਤ ਨੂੰ ਆਖ ਕਿ ਮੈਨੂੰ ਛੇਤੀ ਤੋਂ ਛੇਤੀ ਇੰਡੀਆ ਭੇਜ ਦੇਵੇ।’’ ਇੰਵੇਂ ਆਖ ਮਾਸੀ ਮੁੜ ਜਾਰ-ਜਾਰ ਰੋਣ ਲੱਗ ਪਈ।

ਮੈਂ ਤਾਂ ਜਿਵੇਂ ਚਕਰਾ ਹੀ ਗਿਆ ਤੇ ਆਖਿਆ, ‘‘ਹੈਂ ! ਤੁਸੀਂ ਤੇ ਇੰਡੀਆ ?’’ ਤੁਸੀਂ ਤਾਂ ਇੰਗਲੈਂਡ ਦੀਆਂ ਦਾਤਾਂ ਤੇ ਗੁਣ ਗਾਉਂਦੇ ਨਹੀਂ ਸੀ ਬਕਦੇ । ਤੁਸੀਂ ਤਾਂ ਬਾਉਂ ਜੀ ਨੂੰ ਵੀ ਬੁਲਾ, ਪੱਕੇ ਤੌਰ 'ਤੇ ਇੱਥੇ ਰਹਿਣਾ ਚਾਹੁੰਦੇ ਸੀ ਕੀ ਗੱਲ ਬਲਵੰਤ, ਤੁਹਾਡੀ ਨੂੰਹ ਜਾਂ ਬੱਚਿਆਂ ਨੇ ਤਾਂ ਨੀ ਕੁਝ ਆਖਿਆ ਤੁਹਾਨੂੰ ?’’

ਮਾਸੀ ਜ਼ਰਾ ਸੰਭਲੀ ਤੇ ਬੋਲੀ, ‘ਪੁੱਤਰ ਦੁੱਖ ਤਾਂ ਇਹੀ ਏ ਕਿ ਇੱਥੇ ਕੋਈ ਕਿਸੇ ਨੂੰ ਕੁਝ ਨਹੀਂ ਕਹਿੰਦਾ । ਸਵੇਰੇ ਤਾਂ ਪਤਾ ਹੀ ਨਹੀਂ ਲੱਗਦਾ ਉਹ ਕਦੋਂ ਚਲੇ ਜਾਂਦੇ ਨੇ । ਰਾਤ ਨੂੰ ਕਿਤੇ ਦਸ ਵਜੇ ਤੋਂ ਵੀ ਪਿੱਛੋਂ ਆਉਂਦੇ ਨੇ ਤੇ ਇੰਨੇ ਥੱਕੇ ਹੋਏ ਹੁੰਦੇ ਨੇ ਕਿ ਜੇ ਮੈਂ ਕੋਈ ਗੱਲ ਕਰਾਂ ਜਾਂ ਤਾਂ ਲਾਹ ਕੇ ਰੱਖ ਦਿੰਦੇ ਨੇ ਜਾਂ ਹਾਂ - ਹੂੰ ਕਰ ਛੱਡਦੇ ਨੇ । ਬਸ ਬੀਅਰ ਦਾਰੂ ਪੀ, ਦੋ ਰੋਟੀਆਂ ਨਿਗਲ੍ਹ ਆਪਣੇ ਕਮਰੇ ਵੱਲ ਨੱਸ ਜਾਂਦੇ ਨੇ । ਮੈਂ ਆਖਨੀਆਂ - ‘ਬੰਤ ਬੇਟਾ’ ਆਹ ਇੰਡੀਆ ਤੋਂ ਤੇਰੇ ਬਾਉਂ ਜੀ ਦੀ ਚਿੱਠੀ ਆਈ ਹੈ, ਨਾਲੇ ਤੇਰੀ ਭੈਣ ਦੀ ਵੀ । ... ਬੱਸ ਬੇਦਿਲੀ ਜਿਹੀ ਨਾਲ ਆਖ ਦੇਵੇਗਾ - ਬੀਬੀ, ਤੂੰ ਹੀ ਜਵਾਬ ਦੇ ਦੇਵੀਂ । ਮੇਰੇ ਕੋਲ ਪੜ੍ਹਨ ਦਾ ਵਕਤ ਨਹੀਂ ਏ ।’’

ਤੁਸੀਂ ਮਾਸੀ ਜੀ, ਆਪਦੀ ਨੂੰਹ ਨਾਲ ਗੱਲ-ਬਾਤ ਕਰਿਆ ਕਰੋ । ਉਹਦੇ ਨਾਲ ਦੁਕਾਨ 'ਤੇ ਚਲੇ ਜਾਇਆ ਕਰੋ । ਔਰਤਾਂ ਨਾਲ ਔਰਤਾਂ ਦੀ ਬੜੀ ਸਾਂਝ ਹੁੰਦੀ ਐ । ਮੈਂ ਮਾਸੀ ਨੂੰ ਇਸ ਭਵ-ਸਾਗਰ 'ਚੋਂ ਕੱਢਣ ਲਈ ਸੁਝਾਉ ਦਿੱਤਾ ।

ਮਾਸੀ ਹੱਸੀ - ਉਦਾਸ ਤੇ ਵਿਅੰਗਮਈ ਹਾਸਾ ! ਤੇ ਆਖਣ ਲੱਗੀ, ‘‘ਵੇਖ ਪੁੱਤਰ, ਗੱਲ ਕੀਤੀ ਦੂਰ ਚਲੀ ਜਾਂਦੀ ਏ । ਇਹ ਕੋਈ ਨੋਹ ਏ ? ਇਸ ਦੀ ਸਿਰਫ ਸਕਲ ਹੀ ਇੰਡੀਅਨ ਏ, ਬਾਕੀ ਸਭ ਕੁਝ ਗੈਰੀਆਂ ਤੋਂ ਵੀ ਭੈੜਾ ਏ । ਏਹਨੇ ਕਦੀ ਮੇਰੇ ਪੈਰਾਂ ਨੂੰ ਹੱਥ ਨੀ ਲਾਇਆ । ਕਦੀ ਨੀ ਆਖਿਆ ਕਿ ਬੀਬੀ ਕੋਈ ਆਪਣੀ ਸੱਭਿਆਤਾ ਜਾਂ ਮਾਣ-ਮਰਯਾਦਾ ਬਾਰੇ ਗੱਲ ਸੁਣਾਉ । ਇੱਕ ਦਿਨ ਕਹੇ-ਕਹਾਏ ਮੈਨੂੰ ਦੁਕਾਨ 'ਤੇ ਲੈ ਤਾਂ ਰਾਈ ਪਰ ਪਿਛਲੇ ਪਾਸੇ ਇੱਕ ਖੁਰੇ ਜਿੰਨੀ ਥਾਂ ਸੀ ਜਿੱਥੇ ਮੈਨੂੰ ਪੰਦਰਾਂ ਘੰਟੇ ਤਾਜ਼ੀ ਰੱਖਿਆ । ਸਾਹ ਘੁਟ ਗਿਆ ਮੇਰਾ । ਅੱਤਰੀ ਕੈਦ ਵਿੱਚ ਪਤਾ ਨੀ ਲੋਕ ਕਿਵੇਂ ਰਹਿ ਲੈਂਦੇ ਨੇ ਭਾਈ ।’’

ਤਾਂ ਫਿਰ ਪੋਤੇ-ਪੋਤੀਆਂ ਨਾਲ ਦਿਲ ਪਰਚਾਇਆ ਕਰੋ । ਮੂਲ ਨਾਲੋਂ ਵਿਆਜ ਪਿਆਰਾ ਹੁੰਦੈ ।

ਮਾਸੀ ਦੇ ਬੁੱਲ੍ਹਾਂ 'ਤੇ ਫਿਰ ਦੁੱਖ ਭਰੀ ਤੇ ਵਿਅੰਗਮਈ ਮੁਸਕਾਨ ਤੜ੍ਹਡੀ, ‘‘ਪੋਤੇ ਪੋਤੀਆਂ ਮੁੰਡਾ ਤੇ ਛੋਟੀ ਕੁੜੀ ਤਾਂ ਉਂਵੇਂ ਹੀ ਇਹਨਾਂ ਦੇ ਕਹਿਣੇ 'ਚ ਨਹੀਂ । ਮੁੰਡਾ ਤਾਂ ਬਹੁਤਾ ਬਾਹਰ ਹੀ ਫਿਰਦਾ ਰਹਿੰਦਾ ਏ । ਜਦੋਂ ਘਰ ਹੋਵੇ ਤਾਂ ਟੈਲੀ ਦੁਆਲੇ ਜਾਂ ਆਪਣੇ ਕਮਰੇ ਵਿੱਚ ਕੰਨ-ਖਾਣੇ ਅੰਗਰੇਜ਼ੀ ਦੇ ਗਾਣੇ ਸੁਣਦਾ ਰਹਿੰਦਾ ਏ । ਛੋਟੀ ਕੁੜੀ ਦੇ ਮੈਨੂੰ ਉਂਵੇਂ ਹੀ ਲੱਛਣ ਚੰਗੇ ਨੀ ਜਾਪਦੇ । ਕਈ ਵਾਰ ਮੈਂ ਇੱਕ ਭੈੜੇ ਜਿਹੇ ਵਾਲਾਂ ਵਾਲੇ ਮੁੰਡੇ ਨੂੰ ਉਹਦੇ ਨਾਲ ਗੇਟ ਤੀਕ ਆਉਂਦੇ ਵੇਖਿਆ ਏ । ਮੈਂ ਬਲਵੰਤ ਨਾਲ ਗੱਲ ਕਰਨੀ ਤਾਂ ਠੀਕ ਨੀ ਸਮਝੀ ਕਿ ਕੁੜੀ ਨੂੰ ਧੌਲ-ਧੱਡਾ ਨਾ ਕਰੋ । ਨੂੰਹ ਨਾਲ ਗੱਲ ਕੀਤੀ ਸੀ । ਪਤਾ ਈ ਉਸ ਨੇ ਕੀ ਜਵਾਬ ਦਿੱਤਾ ?’’

ਕੀ ਜਵਾਬ ਦਿੱਤਾ ?

ਆਖਣ ਲੱਗੀ, ‘‘ਬੀਬੀ, ਇੰਡੀਆ ਦਾ ਮੁੰਡਾ ਤਾਂ ਸਾਡੀਆਂ ਕੁੜੀਆਂ ਨੇ ਲੈਣਾ ਨਹੀਂ । ਸਾਡੇ ਕੋਲ ਮੁੰਡੇ ਲੱਭਣ ਦਾ ਵਕਤ ਨਹੀਂ । ਸਗੋਂ ਚੰਗਾ ਹੈ ਕਿ ਆਪੇ ਲੱਭ ਲੈਣਗੀਆਂ ’’ ਕੀ ਆਖਦੀ ਮੈਂ ? ‘ਬੱਸ ਚੁੱਪ-ਚਾਪ ਸੁਣ ਲਈ ਤੇ ਪੀ ਗਈ ਪਰ ਸਾਰੀ ਰਾਤ ਆਪਣੇ ਆਪ ਵਿੱਚ ਰਿੱਖਦੀ ਰਹੀ । ਹੇ ਭਗਵਾਨ ! ਬੇਥੇ ਵੱਸਦੇ ਲੋਕਾਂ ਦਾ ਕੀ ਬਣੇਗਾ ? ’’

ਮੈਂ ਮਾਸੀ ਨੂੰ ਜ਼ਰਾ ਰੰਗ ਵਿੱਚ ਲਿਆਉਣ ਲਈ ਆਖਿਆ, ‘‘ਤੁਸੀਂ ਕੋਈ ਫਿਕਰ ਨਾ ਕਰੋ । ਇਹਨਾਂ ਕੋਲ ਪੈਸੇ ਬਥੇਰੇ ਨੇ । ਇਹਨਾਂ ਦੇ ਬਹੁਤ ਸੋਹਣੇ ਬਕਸੇ ਬਣਨਗੇ । ਨਾ ਕਿਸੇ ਨੂੰ ਫੁੱਲ ਚੁਗਣੇ ਪੈਣਗੇ ਤੇ ਨਾ ਹਰਦਵਾਰ ਜਾਣਾ ਪਵੇਗਾ । ਇਹ ਲੋਕ ਬੇਹੁਦ ਖੁਸ਼ ਨੇ ਆਪਣੀ ਉੱਲ੍ਹਾਅਂ ਦੀ ਦੁਨੀਆ ਵਿੱਚ । ਇਹ ਬਿਲਕੁਲ ਪਸੰਦ ਨਹੀਂ ਕਰਦੇ ਕਿ ਕੋਈ ਇਹਨਾਂ ਲਈ ਚਿੰਤਾ ਕਰੋ । ... ਬੜੀ ਕੁੜੀ ਤਾਂ ਬੜੀ ਚੰਗੀ ਐ । ਉਹਦੇ ਨਾਲ ਗੱਲ-ਬਾਤ ਕਰਿਆ ਕਰੋ ।’’

ਚੰਗੀ ਤਾਂ ਸ਼ਾਇਦ ਹੋਵੇਗੀ ਪਰ ਬੋਲੀ ਦੀ ਕੋਈ ਸਾਂਝ ਨਹੀਂ। ਬੱਸ ਹੈਲੋ ਤੇ ਗੁੱਡ ਨੈਟ ਕਰਨ ਲੱਗੀ ਮੈਨੂੰ ਚੁੰਮ ਜ਼ਰੂਰ ਲੈਂਦੀ ਏ। ਘੜੀ ਕੁ ਕਾਲਜੇ ਵਿੱਚ ਠੰਢ ਪੈ ਜਾਂਦੀ ਏ। ਬੱਸ ਮੁੜ ਉਹੀ ਚੁੱਪ ਤੇ ਉਦਾਸੀ ਜਿਹੜੀ ਘੰਟਿਆਂ ਬੱਧੀ ਨਹੀਂ ਟੁਟਦੀ।

ਮਾਸੀ ਦੀਆਂ ਗੱਲਾਂ ਤੋਂ ਮੈਂ ਉਸ ਦੀ ਹਾਲਤ ਦਾ ਅੰਦਰਾਂ ਲਾ ਬੜਾ ਫਿਕਰਮੰਦ ਹੁੰਦਾ ਜਾ ਰਿਹਾ ਸਾਂ। ਕੋਈ ਨਾ ਕੋਈ ਤਾਂ ਰੁਝੇਵਾਂ ਚਾਹੀਦਾ ਹੈ। ਇੰਵੇਂ ਤਾਂ ਪਾਗਲ ਹੋ ਜਾਵੇਗੀ ਵਿਚਾਰੀ। ਇਸੇ ਹਾਲਤ ਦੇ ਹੱਲ ਲਈ ਮੈਂ ਕੁਝ ਨਾ ਕੁਝ ਪੁੱਛੀ-ਦੱਸੀ ਜਾ ਰਿਹਾ ਸਾਂ।

ਬੱਚਿਆਂ ਲਈ ਖਾਣਾ ਬਣਾਇਆ ਕਰੋ। ਨਾਲੇ ਇਹ ਸੁਆਦ ਲੈਣਗੇ, ਨਾਲੇ ਤੁਹਾਡਾ ਵਕਤ ਕੱਟ ਜਾਇਆ ਕਰੇਗਾ।

ਮਾਸੀ ਡਾਢੇ ਢੁੱਖ ਨਾਲ ਬੋਲੀ, ਪੰਜੇ ਜਣਿਆਂ ਦੇ ਪੰਜਾਹ ਰਾਹ ਨੇ। ਕੋਈ ਕਿਸੇ ਨੂੰ ਖੇਚਲ ਹੀ ਨਹੀਂ ਦਿੰਦਾ। ਇੰਡੀਆ ਵਿੱਚ ਸਵੇਰੇ-ਸ਼ਾਮ ਨਿਆਣਿਆਂ ਨੇ ਅਸਮਾਨ ਸਿਰ 'ਤੇ ਚੁੱਕਿਆ ਹੁੰਦਾ ਏ ਕਿ ਮਾਤਾ ਜੀ, ਮੈਂ ਪਰੋਂਠੀ ਖਾਣੀ ਏ। ਮਾਤਾ ਜੀ, ਮੈਂ ਗੋਭੀ ਨਾਲ ਫੁਲਕਾ ਖਾਣਾ ਏ। ਮਾਤਾ ਜੀ, ਮੈਂ ਚਾਹ ਪੀਣੀ ਏ। ਮਾਤਾ ਜੀ, ਮੈਂ ਦੂੱਧ ਵਿੱਚ ਪੱਤੀ ਪਾ ਕੇ ਪੀਣੀ ਏ.... ਪਰ ਏਥੇ ਕਿਚਨ ਵਿੱਚ ਵੜਦੇ ਨੇ ਤੇ ਡੱਬਿਆਂ 'ਚੋਂ ਕਾਰਨਫਲੇਕਸ ਪਲੇਟ ਵਿੱਚ ਪਾ, ਵਿੱਚ ਦੂੱਧ ਦੀ ਬੋਤਲ ਉਲੱਦ ਖਾ ਕੇ ਅੱਹ ਜਾਂਦੇ ਨੇ ਜਾਂ ਮਾਸ-ਮੱਛੀ ਤਲ-ਤਲ ਖਾਈ ਜਾਂਦੇ ਨੇ। ਮੇਰਾ ਤਾਂ ਪੁੱਤਰ ਧਰਮ ਭ੍ਰਿਸਟ ਕਰ ਛੱਡਿਆ ਸੂ। ਇੰਡੀਆ ਜਾਂਦੀ ਹੀ ਪਹਿਲਾਂ ਹਰਦਵਾਰ ਨਹਾ ਕੇ ਹੀ ਘਰ ਵੜਾਂਗੀ।

‘ਨਾ, ਮਾਸੀ ਜੀ, ਜਿਉਂਦੇ ਜੀਅ ਹਰਦਵਾਰ ਨਾ ਜਾਣਾ।’ ... ਮੈਂ ਮਜ਼ਾਕ ਕੀਤਾ।

ਪਰ ਮਾਸੀ ਤਾਂ ਹੋਰ ਵੀ ਗੰਭੀਰ ਹੋ ਗਈ ਸੀ। ਅਤਿ ਨਿਮਰਤਾ ਨਾਲ ਬੋਲੀ, ‘ਪੁੱਤਰ, ਜੇ ਤੂੰ ਮੈਨੂੰ ਇੰਡੀਆ ਘਲਾਉਣ 'ਚ ਮੇਰੀ ਮਦਦ ਕਰੋਂ ਤਾਂ ਮੈਂ ਤੇਰਾ ਅਹਿਸਾਨ ਉਮਰ-ਭਰ ਨਹੀਂ ਭੁਲਾਂਗੀ। ਨਹੀਂ ਤਾਂ ਮੈਂ ਘੁਟ-ਘੁਟ ਕੇ ਮਰ ਜਾਵਾਂਗੀ।’ ਆਖ ਉਹ ਮੁੜ ਜਾਰ-ਜਾਰ ਰੋਣ ਲੱਗ ਪਈ।

ਮੈਂ ਮਾਸੀ ਦੀਆਂ ਅੱਖਾਂ ਪੂੰਡੀਆਂ। ਉਹਦੀਆਂ ਅੱਖਾਂ ਵਿੱਚ ਤਾਂ ਸੂਰਜ ਮਰਿਆ ਪਿਆ ਸੀ। ਮੇਰੀਆਂ ਆਪਣੀਆਂ ਅੱਖਾਂ ਭਰ ਆਈਆਂ। ਤਸੱਲੀ ਦਿੰਦਿਆਂ ਆਖਿਆ, ‘ਮਾਸੀ ਜੀ, ਕੋਈ ਫਿਕਰ ਨਾ ਕਰੋ। ਹੁਣ ਤੁਹਾਨੂੰ ਇੰਡੀਆ ਜਾਣਾ ਹੀ ਚਾਹੀਦੇ। ਨਹੀਂ ਤਾਂ ਤੁਹਾਨੂੰ ਇਹ ਮੜੀਆਂ ਵਰਗੀ ਇਕੱਲ ਨਿਗਲ ਜਾਵੇਗੀ।’

ਮੈਂ ਮਾਸੀ ਨੂੰ ਅੱਖਾਂ ਪੂੰਡਣ ਲਈ ਟਿਸੂ ਫੜਾਇਆ। ਮੇਰੇ ਵੱਲੋਂ ਦਰਸਾਈ ਹਮਦਰਦੀ ਤੇ ਤਸੱਲੀ ਨਾਲ ਮਾਸੀ ਜ਼ਰਾ ਸੰਭਲ ਗਈ ਤੇ ਆਪਣੇ ਆਪੇ ਵਿੱਚ ਆਉਂਦੀ ਆਖਣ ਲੱਗੀ, ‘ਪੁੱਤਰ ਮੈਂ ਤਾਂ ਆਪ ਮਰ ਕੇ ਵੇਖ ਲਿਆ ਏ। ਇਹ ਤਾਂ ਮੜੀਆਂ ਤੋਂ ਵੀ ਢੂਰ ਦੀ ਕੋਈ ਸੈਅ ਏ। ਮੜੀਆਂ ਵਿੱਚ ਤਾਂ ਫਿਰ ਵੀ ਚੜ੍ਹਦੀ ਧੁੱਪ ਆਂਦੀ ਏ। ਵਾ ਵਗਦੀ ਏ। ਪੰਛੀ ਚਹਿਕਦੇ ਨੇ’

ਸ਼ਬਦ-ਅਰਥ :

ਕਾਂਗਿਆਰੀ - ਕਣਕ ਵਿੱਚ ਉੱਗੀ ਬੂਟੀ। **ਕੀਲ ਲਿਆ** - ਵਸ ਵਿੱਚ ਕਰ ਲਿਆ, ਬੰਨ੍ਹ ਲਿਆ। **ਮਾਈ-ਡਕਰਨਾ** - ਮਹਿਸੂਸ ਕਰਨਾ, ਬੁਰਾ ਮਨਾਉਣਾ। **ਤ੍ਰਿਕਲ-ਮੋਚਿਆਂ** ਅਤੇ ਧੋਣ ਦਾ ਵਿਚਲਾ ਹਿੱਸਾ।

ਪਾਠ-ਅਭਿਆਸ

1. ‘ਮੜੀਆਂ ਤੋਂ ਦੂਰ’ ਕਹਾਣੀ ਦਾ ਸਾਰ ਆਪਣੇ ਸ਼ਬਦਾਂ ਵਿੱਚ ਲਿਖੋ।
2. ਵਿਦੇਸ਼ੋਂ (ਇੰਗਲੈਂਡ) ਆਏ ਬਲਵੰਤ ਰਾਏ ਨੂੰ ਉਸ ਦੀ ਮਾਂ ਕੀ ਕਹਿੰਦੀ ਹੈ ?
3. ਲੇਖਕ ਦੀ ਮਾਸੀ ਦਾ ਸੁਭਾਅ ਕਿਹੋ-ਜਿਹਾ ਹੈ ?
4. ਵਿਦੇਸ਼ ਵਿੱਚ ਰਹਿੰਦੇ ਭਾਰਤੀ ਬੱਚਿਆਂ ਦਾ ਆਪਣੇ ਮਾਪਿਆਂ ਪ੍ਰਤਿ ਕਿਹੋ-ਜਿਹਾ ਵਤੀਰਾ ਹੈ ?
5. ਮਾਸੀ ਵੱਲੋਂ ਅਜਿਹੀ ਕਿਹੜੀ ਗੱਲ ਕਰੀ ਗਈ ਜਿਸ ਨੇ ਲੇਖਕ ਨੂੰ ਕੀਲ ਲਿਆ ?
6. ਮਾਸੀ ਨੇ ਲੇਖਕ ਨੂੰ ਮੜੀਆਂ-ਸਿਵਿਆਂ ਵਰਗੇ ਨਹਿਸ ਬੋਲ ਬੋਲਣ ਤੋਂ ਕਿਉਂ ਵਰਜਿਆ ?

7. ‘‘ਮੈਂ ਆਖਨੀਆਂ-ਬੰਤ ਬੇਟਾ, ਆਹ ਇੰਡੀਆ ਤੋਂ ਤੇਰੇ ਬਾਅਦ ਜੀ ਦੀ ਚਿੱਠੀ ਆਈ ਹੈ, ਨਾਲੋ ਤੇਰੀ ਭੈਣ ਦੀ ਵੀ’’, ਮਾਸੀ ਨੇ ਇਹ ਸ਼ਬਦ ਲੇਖਕ ਨੂੰ ਕਿਉਂ ਕਰੇ ?
8. ਮਾਸੀ ਇੰਗਲੈਂਡ ਤੋਂ ਇੰਡੀਆ ਨੂੰ ਮੁੜ ਕਿਉਂ ਪਰਤ ਆਉਣਾ ਚਾਹੁੰਦੀ ਹੈ ?

* * * * *